

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (32397 ਸੇ-1) 12/17-15 ਸੇ1(2) (ਕੋ:ਸੈਲ-2)
 ਮਿਤੀ, ਐਸ.ਏ.ਐਸ ਨਗਰ :: 11-07-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੁਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਗੁਲਬਨ ਲਾਲ ਵਿੱਗ, ਰਿਟਾ: ਸੁਪਰਡੈਂਟ ਗਰੇਡ-1, ਦਫਤਰ ਡੀ.ਪੀ.ਆਈ(ਸੈ:ਸਿ:), ਪੰਜਾਬ ਬੈਂਕ ਖਾਤਾ ਨੰ: 51024739013 ਆਈ.ਐਫ.ਐਸ.ਸੀ ਕੋਡ:-ਐਸ.ਬੀ.ਬੀ.ਜੇ0010319 ਬੈਂਕ ਦਾ ਨਾਂ- ਸਟੇਟ ਬੈਂਕ ਆਫ ਬਿਕਾਨੇਰ ਐਂਡ ਜੈਪੁਰ, ਸੈਕਟਰ-17, ਚੰਡੀਗੜ੍ਹ ਪੀ.ਪੀ.ਓ ਨੰ:218079/ਪੰਜਾਬ	ਰੁ: 2,874/- (ਰੁਪਏ ਦੋ ਹਜ਼ਾਰ ਅੱਠ ਸੌ ਚੌਹਤਰ ਸਿਰਫ)	ਸ਼੍ਰੀ ਗੁਲਬਨ ਲਾਲ ਵਿੱਗ	ਖੁੱਦ	ਮਿਤੀ 09-01-17 ਤੋਂ 08-03-17 ਤੱਕ ਜੀ.ਐਮ.ਸੀ.ਐਚ. ਸੈਕਟਰ 32

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐੱਸ
 ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 9830-33

ਮਿਤੀ :- 19/7/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਗੁਲਬਨ ਲਾਲ ਵਿੱਗ, ਰਿਟਾ: ਸੁਪਰਡੈਂਟ ਗਰੇਡ-1, ਹਾਊਸ ਨੰ:46, ਸੰਗਮ ਐਨਕਲੇਵ, ਸੈਕਟਰ-48 ਏ, ਚੰਡੀਗੜ੍ਹ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ

(Handwritten signature)

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (32397 ਸੇ-1) 12/17-15 ਸੇ1(2) (ਕੋ:ਸੈਲ-2)

ਮਿਤੀ, ਐਸ.ਏ.ਐਸ. ਨਗਰ :: 22-03-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਗੁਲਸ਼ਨ ਲਾਲ ਵਿੱਗ, ਰਿਟਾ: ਸੁਪਰਡੈਂਟ ਗਰੇਡ-1, ਦਫਤਰ ਡੀ.ਪੀ.ਆਈ(ਸੈ:ਸਿ:), ਪੰਜਾਬ ਬੈਂਕ ਖਾਤਾ ਨੰ: 51024739013 ਆਈ.ਐਫ.ਐਸ.ਸੀ ਕੋਡ:-ਐਸ.ਬੀ.ਬੀ.ਜੇ0010319 ਬੈਂਕ ਦਾ ਨਾਂ- ਸਟੇਟ ਬੈਂਕ ਆਫ ਬਿਕਾਨੇਰ ਐਂਡ ਜੈਪੁਰ, ਸੈਕਟਰ-17, ਚੰਡੀਗੜ੍ਹ ਪੀ.ਪੀ.ਓ ਨੰ:218079/ਪੰਜਾਬ	ਰੁ: 1,260/- (ਰੁਪਏ ਇੱਕ ਹਜ਼ਾਰ ਦੋ ਸੌ ਸੱਠ ਸਿਰਫ)	ਸ਼੍ਰੀ ਗੁਲਸ਼ਨ ਲਾਲ ਵਿੱਗ	ਖੁੱਦ	ਮਿਤੀ 01-01-17 ਤੋਂ 08-01-17 ਤੱਕ । ਸਰਕਾਰੀ ਹਸਪਤਾਲ ਸੈਕਟਰ -16 ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 9826-29

ਮਿਤੀ :- 19/7/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਣ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਗੁਲਸ਼ਨ ਲਾਲ ਵਿੱਗ, ਰਿਟਾ: ਸੁਪਰਡੈਂਟ ਗਰੇਡ-1, ਹਾਊਸ ਨੰ:46, ਸੰਗਮ ਐਨਕਲੇਵ, ਸੈਕਟਰ-48 ਏ, ਚੰਡੀਗੜ੍ਹ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ

Net